

I/28349/2020

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜਿਲ੍ਹੇ ਦੀਆਂ ਮੰਡੀਆਂ ਵਿੱਚ 02 ਲੱਖ 22 ਹਜ਼ਾਰ

27 ਮੀਟਰਕ ਟਨ ਕਣਕ ਦੀ ਹੋਈ ਆਮਦ : ਗਿੱਲ

- ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 02 ਲੱਖ 21 ਹਜ਼ਾਰ 94 ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ
- ਮੰਡੀਆਂ ਵਿੱਚੋਂ 02 ਲੱਖ 16 ਹਜ਼ਾਰ 18 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ
- ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 416 ਕਰੋੜ ਰੁਪਏ
- ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਕੀਤੇ ਗਏ ਪੁਖਤਾ ਪ੍ਰਬੰਧ

ਫਤਹਿਗੜ੍ਹ ਸਾਹਿਬ, 28 ਮਈ :

ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 22 ਹਜ਼ਾਰ 27 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 02 ਲੱਖ 21 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ 02 ਲੱਖ 16 ਹਜ਼ਾਰ 18 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 416 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 44 ਹਜ਼ਾਰ 983 ਮੀਟਰਕ ਟਨ, ਮਾਰਕਫੈਡ ਵੱਲੋਂ 55 ਹਜ਼ਾਰ 865 ਮੀਟਰਕ ਟਨ, ਪਨਸਪ ਵੱਲੋਂ 50 ਹਜ਼ਾਰ 243 ਮੀਟਰਕ ਟਨ, ਵੇਅਰ ਹਾਊਸ ਵੱਲੋਂ 35 ਹਜ਼ਾਰ 85 ਮੀਟਰਕ ਟਨ, ਐਫ.ਸੀ.ਆਈ. ਵੱਲੋਂ 34 ਹਜ਼ਾਰ 730 ਮੀਟਰਕ ਟਨ ਤੇ ਵਪਾਰੀਆਂ ਵੱਲੋਂ 188 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜਿਕ ਦੂਰੀ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਕੈਪਸ਼ਨ: ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ

I/28403/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਲੋੜਵੰਦਾਂ ਨੂੰ ਤਿੰਨ ਮਹੀਨੇ ਲਈ ਮੁਫਤ ਦਿੱਤੀ

ਜਾ ਰਹੀ ਹੈ ਕਣਕ ਤੇ ਦਾਲ : ਡਾ. ਰਵਿੰਦਰ ਕੌਰ

ਕਣਕ ਤੇ ਦਾਲ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਆਟਾ, ਦਾਲ ਤੇ ਚੀਨੀ ਦੇ ਪੈਕੇਟ ਵੀ ਕਰਵਾਏ ਜਾ ਰਹੇ ਹਨ ਮੁਹੱਈਆ

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੀ ਜਾ ਰਹੀ ਹੈ ਕਣਕ ਤੇ ਦਾਲ

ਸਕੀਮ ਅਧੀਨ ਵੰਡੀ ਜਾ ਰਹੀ ਹੈ ਪ੍ਰਤੀ ਪਰਿਵਾਰ ਤਿੰਨ ਕਿਲੋ ਦਾਲ ਤੇ ਪ੍ਰਤੀ ਜੀਅ 15 ਕਿਲੋ ਕਣਕ

ਹੁਣ ਤੱਕ ਵੰਡੀ ਜਾ ਚੁੱਕੀ ਹੈ 39 ਹਜ਼ਾਰ 900 ਕੁਇੰਟਲ ਕਣਕ ਤੇ 1 ਹਜ਼ਾਰ 950 ਕੁਇੰਟਲ ਦਾਲ

ਜ਼ਿਲ੍ਹੇ ਦੇ 78543 ਲਾਭਪਾਤਰੀਆਂ ਨੂੰ ਦਿੱਤਾ ਜਾਣਾ ਹੈ ਲਾਭ

ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ

ਫਤਹਿਗੜ੍ਹ ਸਾਹਿਬ, 28 ਮਈ :

ਜ਼ਿਲ੍ਹੇ ਵਿੱਚ ਜਿਥੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨੇ ਲਈ ਮੁਫਤ ਕਣਕ ਤੇ ਦਾਲ ਵੰਡੀ ਜਾ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਆਟਾ, ਚੀਨੀ ਤੇ ਦਾਲ ਵੀ ਵੰਡੀ ਜਾ ਰਹੀ ਹੈ। ਇਹ ਜਾਣਕਾਰੀ ਦਿੱਤੀਆਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ ਇੱਕ ਪਰਿਵਾਰ ਨੂੰ ਤਿੰਨ ਮਹੀਨੇ ਲਈ ਤਿੰਨ ਕਿਲੋ ਦਾਲ ਅਤੇ ਪ੍ਰਤੀ ਮੈਂਬਰ 15 ਕਿਲੋ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 10 ਕਿਲੋ ਆਟਾ, 02 ਕਿਲੋ ਚੀਨੀ ਤੇ 02 ਕਿਲੋ ਦਾਲ ਦੇ ਪੈਕੇਟ ਵੀ ਲੋੜਵੰਦਾਂ ਨੂੰ ਵੰਡੇ ਜਾ ਰਹੇ ਹਨ।

ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ ਹੁਣ ਤੱਕ 39 ਹਜ਼ਾਰ 900 ਕੁਇੰਟਲ ਕਣਕ ਤੇ 01 ਹਜ਼ਾਰ 950 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 78543 ਲਾਭਪਾਤਰੀਆਂ ਨੂੰ ਇਹ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਨ ਦੀ ਵੰਡ ਸਮੇਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਵਿੱਥ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ ਅਤੇ ਰਾਸ਼ਨ ਲੈਣ ਲਈ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਦੂਜੇ ਤੋਂ ਤੈਅ ਦੂਰੀ 'ਤੇ ਖੜਾ ਕੀਤਾ ਜਾਂਦਾ ਹੈ।

ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇ ਨਜ਼ਰ ਗਰੀਬਾਂ ਤੇ ਲੋੜਵੰਦਾਂ ਤੱਕ ਮੁਫਤ ਰਾਸ਼ਨ ਪਹੁੰਚਾਉਣਾ ਸਰਕਾਰ ਦਾ ਅਹਿਮ ਉਪਰਾਲਾ ਹੈ ਜਿਸ ਦੀ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਵੱਲੋਂ ਜਿਥੇ ਇਸ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਉਥੇ ਹੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸੂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਾ ਰਿਹਾ ਹੈ।

ਕੈਪਸ਼ਨ: ਖਮਾਣੇ ਸਬ ਡਵੀਜ਼ਨ ਦੇ ਪਿੰਡ ਭੱਟੀਆਂ ਵਿਖੇ ਰਾਸ਼ਨ ਵੰਡੇ ਜਾਣ ਦਾ ਦ੍ਰਿਸ਼ ।